



# Punjab Government Gazette

## EXTRAORDINARY

*Published by Authority*

CHANDIGARH, FRIDAY, MAY 5, 2023 (VAISAKHA 15, 1945 SAKA)

**ਪੰਜਾਬ ਸਰਕਾਰ**

ਸਿੱਖਿਆ ਵਿਭਾਗ

(ਸਿੱਖਿਆ-7 ਸ਼ਾਖਾ)

**ਨੋਟੀਫਿਕੇਸ਼ਨ**

ਮਿਤੀ 4 ਮਈ, 2023

**ਨੰ: SED-EDU709/1/2023-4EDU I/541081/2023.**—ਸੀਨੀਅਰ ਸੈਕੰਡਰੀ ਰੈਜ਼ੀਡੈਂਸ਼ਲ ਸਕੂਲ ਫਾਰ ਪੂਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ ਪੰਜਾਬ (ਮੈਰੀਟੋਰੀਅਸ ਸਕੂਲ), ਤਲਵਾੜਾ ਵਿੱਚ 9ਵੀਂ ਜਮਾਤ ਅਤੇ ਸੀਨੀਅਰ ਸੈਕੰਡਰੀ ਰੈਜ਼ੀਡੈਂਸ਼ਲ ਸਕੂਲ ਫਾਰ ਪੂਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ ਪੰਜਾਬ (ਮੈਰੀਟੋਰੀਅਸ ਸਕੂਲ), ਅੰਮ੍ਰਿਤਸਰ, ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਲੁਧਿਆਣਾ, ਮੋਹਾਲੀ, ਪਟਿਆਲਾ, ਸੰਗਰੂਰ ਅਤੇ ਤਲਵਾੜਾ ਵਿਖੇ 11ਵੀਂ ਜਮਾਤ ਵਿੱਚ ਦਾਖਲੇ ਲਈ ਸੰਯੁਕਤ ਪ੍ਰਵੇਸ਼ ਪ੍ਰੀਖਿਆ ਅਤੇ ਸੰਯੁਕਤ ਮੈਰਿਟ ਅਧਾਰਤ ਦਾਖਲਾ ਪ੍ਰਕਿਰਿਆ ਸੁਸਾਇਟੀ ਫਾਰ ਪ੍ਰੋਮੋਸ਼ਨ ਆਫ ਕੁਆਲਿਟੀ ਐਜੂਕੇਸ਼ਨ ਫਾਰ ਪੂਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ ਪੰਜਾਬ ਪੰਜਵੀਂ ਮੰਜਿਲ, ਬਲਾਕ ਈ, ਵਿੱਦਿਆ ਭਵਨ (ਸਿੱਖਿਆ ਵਿਭਾਗ) ਫੇਜ਼-8, ਐਸ.ਏ.ਐਸ. ਨਗਰ (ਮੁਹਾਲੀ), ਪੰਜਾਬ ਦੁਆਰਾ ਕੀਤੀ ਜਾਵੇਗੀ।

### 1.0 ਦਾਖਲਾ ਪ੍ਰਕਿਰਿਆ

1.1 ਮੈਰੀਟੋਰੀਅਸ ਸਕੂਲਾਂ ਦੀਆਂ 4600 ਸੀਟਾਂ (ਅਨੁਲੱਗ-1 ਤੇ ਨੱਥੀ) ਲਈ ਦਾਖਲੇ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਹਰ ਸਾਲ ਪਹਿਲੀ ਜਨਵਰੀ ਤੋਂ ਸ਼ੁਰੂ ਹੋਇਆ ਕਰੇਗੀ। ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਰਜਿਸਟ੍ਰੇਸ਼ਨ ਚਾਰਜ ਵਿਭਾਗ ਵੱਲੋਂ ਤੈਅ ਕਰਕੇ ਪਬਲਿਕ ਨੋਟਿਸ ਵਿੱਚ ਦੱਸੀ ਜਾਵੇਗੀ।

1.2 ਹੇਠ ਲਿਖੇ ਸਕੂਲਾਂ ਦੇ ਵਿਦਿਆਰਥੀ ਦਾਖਲਾ ਲੈਣ ਲਈ ਅਪਲਾਈ ਕਰਨ ਦੇ ਯੋਗ ਹੋਣਗੇ:-

1.2.1 ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਲਈ ਜਾਂਦੀ ਮੈਟ੍ਰਿਕ ਦੀ ਪ੍ਰੀਖਿਆ ਦੇ ਰਹੇ ਵਿਦਿਆਰਥੀ।

1.2.2 ਦਸ਼ਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਬਾਦਲ, ਤਲਵੰਡੀ ਸਾਬੋ (ਬਠਿੰਡਾ), ਕੋਟਲਾ ਸੁਲਤਾਨ (ਜ਼ਿਲ੍ਹਾ ਅੰਮ੍ਰਿਤਸਰ) ਅਤੇ ਆਦਰਸ਼ ਅਤੇ ਮਾਡਲ ਸਕੂਲ ਜਿਹੜੇ ਕਿ PSEB/PPP ਮੋਡ ਅਧੀਨ ਆਉਂਦੇ ਹਨ, ਸਕੂਲਾਂ ਦੇ ਮੈਟ੍ਰਿਕ ਦੀ ਪ੍ਰੀਖਿਆ ਦੇ ਰਹੇ ਵਿਦਿਆਰਥੀ।

1.2.3 ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਉਨ੍ਹਾਂ ਲਈ ਰਾਖਵੀਆਂ ਦਸ ਪ੍ਰਤੀਸ਼ਤ ਸੀਟਾਂ ਵਿਰੁੱਧ ਅਪਲਾਈ ਕਰ ਸਕਦੇ ਹਨ, ਜੇਕਰ ਉਨ੍ਹਾਂ ਕੋਲ ਆਟਾ ਦਾਲ

ਸਕੀਮ/ਸਮਾਰਟ ਕਾਰਡ ਦੇ ਦਸਤਾਵੇਜ਼ੀ ਸਬੂਤ ਹੋਣ ਅਤੇ ਅਜਿਹੇ ਕਾਰਡ ਪੂਰੀ ਤਰ੍ਹਾਂ ਪੰਜਾਬ ਸਰਕਾਰ ਦੇ ਖੁਰਾਕ ਅਤੇ ਸਪਲਾਈ ਵਿਭਾਗ ਦੇ ਸਮਰੱਥ ਅਧਿਕਾਰੀ ਵੱਲੋਂ ਆਪਣੀ ਮੋਹਰ ਸਮੇਤ ਪ੍ਰਤੀ ਹਸਤਾਖਰ ਹੋਣ।

## 2.0 ਘੱਟੋ ਘੱਟ ਅਕਾਦਮਿਕ ਯੋਗਤਾ

2.1 ਗਿਆਰਵੀਂ ਜਮਾਤ ਵਿੱਚ ਦਾਖਲਾ ਲੈਣ ਦੇ ਚਾਹਵਾਨ ਜਨਰਲ ਕੈਟਾਗਿਰੀ ਦੇ ਪਿਛਲੇ ਅਕਾਦਮਿਕ ਸੈਸਨ ਦੀ ਦਸਵੀਂ ਜਮਾਤ ਵਿੱਚੋਂ 70% ਅੰਕ ਅਤੇ SC/ST ਕੈਟਾਗਿਰੀ ਦੇ 65% ਅੰਕ ਲੈਣ ਵਾਲੇ ਵਿਦਿਆਰਥੀ ਦਾਖਲਾ ਲੈਣ ਲਈ ਅਪਲਾਈ ਕਰਨ ਦੇ ਯੋਗ ਹੋਣਗੇ।

2.2 ਮੈਰੀਟੋਰੀਅਸ ਸਕੂਲ ਤਲਵਾੜਾ ਵਿੱਚ ਨੌਵੀਂ ਜਮਾਤ ਵਿੱਚ ਦਾਖਲਾ ਲੈਣ ਲਈ ਘੱਟੋ-ਘੱਟ ਯੋਗਤਾ ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਸਰਕਾਰੀ ਸਕੂਲ ਵਿੱਚੋਂ ਅੱਠਵੀਂ ਜਮਾਤ ਦੀ ਪ੍ਰੀਖਿਆ ਪਾਸ ਕੀਤੀ ਹੋਣਾ ਹੈ।

## 3.0 ਰਾਖਵਾਂਕਰਨ

### 3.1 ਆਟਾ ਦਾਲ/ਸਮਾਰਟ ਕਾਰਡ ਧਾਰਕਾਂ ਲਈ ਰਾਖਵਾਂਕਰਨ

3.1.1 ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਲਈ ਦਸ ਪ੍ਰਤੀਸ਼ਤ ਸੀਟਾਂ ਰਾਖਵੀਆਂ ਹੋਣਗੀਆਂ, ਜੋ ਕਿ ਖੁਰਾਕ ਅਤੇ ਸਪਲਾਈ ਵਿਭਾਗ ਦੀ ਆਟਾ ਦਾਲ ਸਕੀਮ ਦੇ ਹੱਕਦਾਰ ਪਰਿਵਾਰ ਨਾਲ ਸਬੰਧ ਰੱਖਦੇ ਹੋਣ ਭਾਵ ਉਹ ਲਾਜ਼ਮੀ ਤੌਰ ਤੇ ਸਮਾਰਟ ਕਾਰਡ ਧਾਰਕ ਹੋਣ।

3.1.2 ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਦੇ ਉਮੀਦਵਾਰਾਂ ਲਈ ਇਸ ਦਸ ਪ੍ਰਤੀਸ਼ਤ ਰਾਖਵੇਂਕਰਨ ਦਾ ਲਾਭ ਲੈਣ ਲਈ ਲਾਜ਼ਮੀ ਹੋਵੇਗਾ ਕਿ ਉਹ ਨਵੀਨਤਮ ਆਟਾ ਦਾਲ ਸਮਾਰਟ ਕਾਰਡ ਦਿਖਾਉਣ ਜਾਂ ਇਸ ਦੇ ਬਰਾਬਰ ਦਾ ਕੋਈ ਹੋਰ ਕਾਰਡ ਦਿਖਾਉਣ, ਜੋ ਕਿ ਪੰਜਾਬ ਰਾਜ ਦੇ ਖੁਰਾਕ ਅਤੇ ਸਪਲਾਈ ਵਿਭਾਗ ਦੇ ਸਮਰੱਥ ਅਧਿਕਾਰੀ ਤੋਂ, ਉਸ ਦੇ ਦਫਤਰ ਦੀ ਮੋਹਰ ਸਮੇਤ ਪ੍ਰਤੀ ਹਸਤਾਖਰ ਹੋਵੇ। ਇਹ ਪ੍ਰਤੀ ਹਸਤਾਖਰ ਛੇ ਮਹੀਨੇ ਤੋਂ ਜਿਆਦਾ ਪੁਰਾਣੇ ਨਹੀਂ ਹੋਣੇ ਚਾਹੀਦੇ।

3.1.3 ਜੇਕਰ ਇਸ ਕੋਟੇ ਦੇ ਅਧੀਨ ਯੋਗ ਵਿਦਿਆਰਥੀ ਨਹੀਂ ਮਿਲਦੇ ਤਾਂ ਇਸ ਕੋਟੇ ਦੀਆਂ ਖਾਲੀ ਸੀਟਾਂ ਜਨਰਲ ਮੈਰਿਟ ਲਿਸਟ ਵਿੱਚੋਂ 60:40 ਦੇ ਅਨੁਪਾਤ ਅਨੁਸਾਰ ਕ੍ਰਮਵਾਰ ਕੁੜੀਆਂ ਅਤੇ ਮੁੰਡਿਆਂ ਵਿੱਚੋਂ ਭਰੀਆਂ ਜਾਣਗੀਆਂ।

### 3.2 ਵਿਕਲਾਂਗ ਵਿਦਿਆਰਥੀਆਂ ਲਈ ਰਾਖਵਾਂਕਰਨ

3.2.1 ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਮਿਤੀ 09.01.2021 ਦੇ ਨੋਟੀਫਿਕੇਸ਼ਨ ਨੰਬਰ 11/5/2017-1SS(6SS)/92 ਅਨੁਸਾਰ ਵਿਕਲਾਂਗ ਲੜਕੀਆਂ ਲਈ ਦਸ ਪ੍ਰਤੀਸ਼ਤ ਅਤੇ ਵਿਕਲਾਂਗ ਲੜਕੀਆਂ ਲਈ ਪੰਜ ਪ੍ਰਤੀਸ਼ਤ ਸੀਟਾਂ ਰਾਖਵੀਆਂ ਹੋਣਗੀਆਂ।

3.2.2 ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਮਿਤੀ 09-01-2021 ਦੇ ਨੋਟੀਫਿਕੇਸ਼ਨ ਨੰਬਰ 11/05/2017-1SS(6SS)/92 ਅਨੁਸਾਰ ਸਿਰਫ ਉਨ੍ਹਾਂ ਵਿਦਿਆਰਥੀਆਂ ਨੂੰ ਦਾਖਲਾ ਦਿੱਤਾ ਜਾਏਗਾ, ਜਿਨ੍ਹਾਂ ਦੀ ਵਿਕਲਾਂਗਤਾ 40% ਜਾਂ ਇਸ ਤੋਂ ਵੱਧ ਹੋਵੇਗੀ।

3.2.3 ਦਸ ਪ੍ਰਤੀਸ਼ਤ ਵਿਕਲਾਂਗ ਕੁੜੀਆਂ ਅਤੇ ਪੰਜ ਪ੍ਰਤੀਸ਼ਤ ਵਿਕਲਾਂਗ ਮੁੰਡਿਆਂ ਲਈ ਰਾਖਵੀਆਂ ਸੀਟਾਂ ਸਿਰਫ ਉਹਨਾਂ ਵਿਕਲਾਂਗ ਵਿਦਿਆਰਥੀਆਂ ਨੂੰ ਦਿੱਤੀਆਂ ਜਾਣਗੀਆਂ, ਜਿਨ੍ਹਾਂ ਕੋਲ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮਰੱਥ ਅਧਿਕਾਰੀ ਦੁਆਰਾ ਜਾਰੀ ਪ੍ਰਮਾਣਿਤ ਵਿਕਲਾਂਗਤਾ ਸਰਟੀਫਿਕੇਟ ਹੋਵੇਗਾ, ਜਿਸ ਵਿੱਚ 40% ਜਾਂ ਇਸ ਤੋਂ ਵੱਧ ਵਿਕਲਾਂਗਤਾ ਦਰਸਾਈ ਗਈ ਹੋਵੇ।

3.2.4 ਜੇਕਰ ਇਸ ਕੋਟੇ ਅਧੀਨ ਯੋਗ ਵਿਦਿਆਰਥੀ ਨਹੀਂ ਮਿਲਦੇ ਤਾਂ ਇਸ ਕੋਟੇ ਦੀਆਂ ਖਾਲੀ ਸੀਟਾਂ ਜਨਰਲ ਮੈਰਿਟ ਲਿਸਟ ਵਿੱਚੋਂ 60:40 ਦੇ ਅਨੁਪਾਤ ਅਨੁਸਾਰ ਕ੍ਰਮਵਾਰ ਕੁੜੀਆਂ ਅਤੇ ਮੁੰਡਿਆਂ ਵਿੱਚੋਂ ਭਰੀਆਂ ਜਾਣਗੀਆਂ।

### 3.3 ਵੂਮੈਨ ਹੈਡਡ ਹਾਊਸਹੋਲਡ ਦੀਆਂ ਕੁੜੀਆਂ ਲਈ ਰਾਖਵਾਂਕਰਨ

3.3.1 ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮਿਤੀ 09-01-2021 ਦੇ ਨੋਟੀਫਿਕੇਸ਼ਨ ਨੰ: 11/05/2017-3SS(2SS)/74 ਅਨੁਸਾਰ ਵੀਹ ਪ੍ਰਤੀਸ਼ਤ ਸੀਟਾਂ ਵੂਮੈਨ ਹੈਡਡ ਹਾਊਸਹੋਲਡ ਲਈ ਰਾਖਵੀਆਂ ਹਨ।

3.3.2 ਉਮੀਦਵਾਰਾਂ ਨੂੰ ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਵੂਮੈਨ ਹੈਡਡ ਹਾਊਸਹੋਲਡ ਕੈਟਾਗਿਰੀ ਦਾ ਲਾਭ ਲੈਣ ਲਈ ਪ੍ਰਮਾਣਿਤ ਸਬੂਤ ਦਿਖਾਉਣਾ ਜ਼ਰੂਰੀ ਹੋਵੇਗਾ।

3.3.3 ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਨੋਟੀਫਿਕੇਸ਼ਨ ਨੰ: 11/5/2017-3SS(2SS)/74 ਮਿਤੀ 09-01-2021 ਅਨੁਸਾਰ ਵੀਹ ਪ੍ਰਤੀਸ਼ਤ ਕੋਟੇ ਦੀਆਂ ਰਾਖਵੀਆਂ ਸੀਟਾਂ ਸਿਰਫ ਲੜਕੀਆਂ ਨੂੰ ਹੀ ਦਿੱਤੀਆਂ ਜਾਣਗੀਆਂ। ਕੋਈ ਵੀ ਔਰਤ ਘਰ ਦੀ ਮੁੱਖੀ ਹੋ ਸਕਦੀ ਹੈ, ਚਾਹੇ ਉਹ ਦਾਦੀ ਹੋਵੇ (ਮਾਤਾ ਪਿਤਾ ਦੋਵਾਂ ਦੀ ਮੌਤ ਹੋਣ ਦੀ ਸੂਰਤ ਵਿੱਚ), ਜਾਂ ਮਾਂ ਹੋਵੇ (ਪਿਤਾ ਦੀ ਮੌਤ, ਤਲਾਕ, ਵਿਕਲਾਂਗ ਪਿਤਾ, ਜੋ ਕੰਮ ਕਰਨ/ਕਮਾਉਣ ਦੇ ਯੋਗ ਨਾ ਹੋਵੇ, ਪਿਤਾ ਦੀ ਲੰਮੇ ਸਮੇਂ ਤੋਂ ਘਰ ਤੋਂ ਗੈਰਹਾਜ਼ਰੀ/ਗੈਰਮੌਜੂਦਗੀ, ਘੱਟੋ ਘੱਟ ਸੱਤ ਸਾਲ ਲਈ) ਜਾਂ ਵੱਡੀ ਭੈਣ (ਮਾਤਾ ਪਿਤਾ ਦੋਵਾਂ ਦੀ ਮੌਤ ਹੋਣ ਦੀ ਸੂਰਤ ਵਿੱਚ)। ਮਾਤਾ ਪਿਤਾ ਦੋਵਾਂ ਦੀ ਮੌਤ ਹੋਣ ਦੀ ਸੂਰਤ ਵਿੱਚ ਜਾਂ ਪਿਤਾ ਦੀ ਗੁੰਮਸ਼ੁਦਗੀ/ ਵਿਕਲਾਂਗਤਾ/ਤਲਾਕ ਦੇ ਕੇਸ ਵਿੱਚ ਸਬੰਧਤ ਪ੍ਰਮਾਣਿਤ ਸਰਟੀਫਿਕੇਟ ਜੋ ਕਿ ਸਮਰੱਥ ਅਧਿਕਾਰੀ ਦੁਆਰਾ ਜਾਰੀ ਕੀਤਾ ਗਿਆ ਹੋਵੇ, ਦਿਖਾਉਣਾ ਲਾਜ਼ਮੀ ਹੋਵੇਗਾ।

ਜੇਕਰ ਇਸ ਕੋਟੇ ਅਧੀਨ ਯੋਗ ਵਿਦਿਆਰਥੀ ਨਹੀਂ ਮਿਲਦੇ ਤਾਂ ਇਸ ਕੋਟੇ ਦੀਆਂ ਖਾਲੀ ਸੀਟਾਂ ਲੜਕੀਆਂ ਦੀ ਜਰਨਲ ਮੈਰਿਟ ਲਿਸਟ ਵਿੱਚੋਂ ਭਰੀਆਂ ਜਾਣਗੀਆਂ।

### 4.0 ਚੋਣ ਪ੍ਰਕਿਰਿਆ

4.1 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲਾ, ਦਾਖਲਾ ਪ੍ਰਵੇਸ਼ ਪ੍ਰੀਖਿਆ ਦੀ ਮੈਰਿਟ ਦੇ ਅਧਾਰ ਤੇ ਦਿੱਤਾ ਜਾਵੇਗਾ। ਦਾਖਲਾ ਪ੍ਰਵੇਸ਼ ਪ੍ਰੀਖਿਆ 100 ਅੰਕਾਂ ਦੀ ਹੋਵੇਗੀ, ਜੋ ਕਿ ਅੰਗ੍ਰੇਜੀ, ਗਣਿਤ ਅਤੇ ਵਿਗਿਆਨ ਵਿਸ਼ਿਆਂ ਨਾਲ ਸਬੰਧਿਤ ਹੋਵੇਗੀ। ਇਸ ਪ੍ਰੀਖਿਆ ਵਿੱਚੋਂ ਪਾਸ ਹੋਣ ਲਈ ਉਮੀਦਵਾਰ ਨੂੰ ਹਰ ਇੱਕ ਵਿਸ਼ੇ ਵਿੱਚੋਂ ਘੱਟੋ ਘੱਟ 33% ਅੰਕ ਅਤੇ ਸਾਰੇ ਵਿਸ਼ਿਆਂ ਵਿੱਚੋਂ ਕੁੱਲ ਮਿਲਾ ਕੇ 50% ਅੰਕ ਪ੍ਰਾਪਤ ਕਰਨੇ ਲਾਜ਼ਮੀ ਹੋਣਗੇ। ਜੇਕਰ ਦੋ ਜਾਂ ਦੋ ਤੋਂ ਵੱਧ ਵਿਦਿਆਰਥੀਆਂ ਦੇ ਬਰਾਬਰ ਅੰਕ ਆਉਂਦੇ ਹਨ ਤਾਂ ਵੱਡੀ ਉਮਰ ਵਾਲੇ ਵਿਦਿਆਰਥੀ ਨੂੰ ਪਹਿਲ ਦਿੱਤੀ ਜਾਵੇਗੀ।

### 5.0 ਕਾਉਂਸਲਿੰਗ, ਸਕਰੂਟਨੀ ਅਤੇ ਵੈਰੀਫਿਕੇਸ਼ਨ

5.1 ਦਾਖਲੇ ਲਈ ਕੇਂਦਰੀਕ੍ਰਿਤ ਕਾਉਂਸਲਿੰਗ ਆਨਲਾਈਨ ਹੋਵੇਗੀ। ਮੈਰੀਟੋਰੀਅਸ ਸੁਸਾਇਟੀ ਦੇ ਪ੍ਰੋਜੈਕਟ ਡਾਇਰੈਕਟਰ, ਸਹਾਇਕ ਪ੍ਰੋਜੈਕਟ ਡਾਇਰੈਕਟਰ ਅਤੇ ਸੁਪਰਡੰਟ ਕਾਉਂਸਲਿੰਗ ਅਤੇ ਦਾਖਲਾ ਪ੍ਰਕਿਰਿਆ ਦੀ ਪੂਰਨ ਨਿਗਰਾਨੀ ਕਰਨਗੇ। ਜ਼ਿਲ੍ਹਾ ਪੱਧਰ ਤੇ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਮੈਰਿਟ ਦੇ ਅਧਾਰ ਤੇ ਅਤੇ ਸੀਟਾਂ ਦੀ ਉਪਲੱਬਧਤਾ ਦੇ ਆਧਾਰ ਤੇ ਸੀਟ ਅਲਾਟ ਕਰਨ ਤੋਂ ਪਹਿਲਾਂ ਦਸਤਾਵੇਜ਼ਾਂ ਦੀ ਪੜਤਾਲ ਕਰਨ ਅਤੇ ਦਸਤਾਵੇਜ਼ਾਂ ਦੀ ਪ੍ਰਮਾਣਿਕਤਾ ਜਾਂਚਣ ਲਈ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ।

5.2 ਬਾਕੀ ਬਚਦੇ ਉਮੀਦਵਾਰਾਂ ਦੀ ਵੇਟਿੰਗ ਲਿਸਟ ਮੈਰਿਟ ਅਨੁਸਾਰ ਤਿਆਰ ਕਰਕੇ ਵੈਬਸਾਈਟ ਤੇ ਪਾਈ ਜਾਵੇਗੀ, ਜਿਸ ਵਿੱਚੋਂ ਪਹਿਲੇ ਫੇਜ਼ ਦੀ ਆਨਲਾਈਨ ਕਾਉਂਸਲਿੰਗ ਤੋਂ ਬਾਅਦ ਖਾਲੀ ਰਹਿ ਗਈਆਂ ਸੀਟਾਂ ਭਰੀਆਂ ਜਾਣਗੀਆਂ। ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਕਾਉਂਸਲਿੰਗ ਪ੍ਰਕਿਰਿਆ ਅਨੁਸਾਰ ਦਾਖਲਾ ਪ੍ਰਾਪਤ ਕਰਨ ਵਾਲਾ ਵਿਦਿਆਰਥੀ ਇੱਕ ਹਫ਼ਤੇ ਦੇ ਅੰਦਰ-ਅੰਦਰ ਸਕੂਲ ਵਿੱਚ ਰਿਪੋਰਟ ਕਰੇਗਾ।

ਜੇਕਰ ਵਿਦਿਆਰਥੀ ਤੈਅ ਦਿਨਾਂ ਦੇ ਅੰਦਰ-ਅੰਦਰ ਸਬੰਧਤ ਸਕੂਲ ਵਿੱਚ ਰਿਪੋਰਟ ਨਹੀਂ ਕਰਦਾ ਤਾਂ ਉਸ ਦੀ ਸੀਟ ਖਾਲੀ ਸਮਝ ਲਈ ਜਾਵੇਗੀ।

### 6.0 ਫੀਸ

6.1 ਰਜਿਸਟਰੇਸ਼ਨ ਚਾਰਜ ਤੋਂ ਇਲਾਵਾ ਵਿਦਿਆਰਥੀਆਂ ਕੋਲੋਂ ਕਿਸੇ ਵੀ ਪ੍ਰਕਾਰ ਦੀ ਹੋਰ ਫੀਸ ਜਾਂ ਫੰਡ ਨਹੀਂ ਲਿਆ ਜਾਵੇਗਾ।

**7.0 ਨਕਲੀ ਦਸਤਾਵੇਜ਼**

7.1 ਜੇਕਰ ਕੋਈ ਉਮੀਦਵਾਰ ਕਿਸੇ ਵੀ ਪ੍ਰਕਾਰ ਦੇ ਗਲਤ, ਜਾਅਲੀ, ਮਨਘੜਤ ਜਾਂ ਛੇੜਛਾੜ ਵਾਲੇ ਦਸਤਾਵੇਜ਼ਾਂ ਦੀ ਮਦਦ ਨਾਲ ਦਾਖਲਾ ਲੈਂਦਾ ਪਾਇਆ ਜਾਂਦਾ ਹੈ ਤਾਂ ਉਸਦਾ ਦਾਖਲਾ ਕਿਸੇ ਵੀ ਸਮੇਂ ਰੱਦ ਕੀਤਾ ਜਾ ਸਕਦਾ ਹੈ, ਇਸ ਦੇ ਨਾਲ ਉਸ ਤੇ ਅਪਰਾਧਿਕ ਕੇਸ ਦਰਜ ਕੀਤਾ ਜਾਵੇਗਾ ਅਤੇ ਉਹ ਵਿਦਿਆਰਥੀ ਭਵਿੱਖ ਵਿੱਚ ਕਦੇ ਵੀ ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲਾ ਨਹੀਂ ਲੈ ਸਕੇਗਾ।

ਕਿਸੇ ਵੀ ਕਿਸਮ ਦੇ ਵਿਵਾਦ ਵਿੱਚ ਪ੍ਰੋਜੈਕਟ ਡਾਇਰੈਕਟਰ ਦੁਆਰਾ ਅੰਤਿਮ ਫੈਸਲਾ ਲਿਆ ਜਾਵੇਗਾ।


ਚੰਡੀਗੜ੍ਹ  
ਮਿਤੀ 9 ਅਪ੍ਰੈਲ, 2023

**ਜਸਪ੍ਰੀਤ ਤਲਵਾੜ, ਆਈ.ਏ.ਐਸ.**  
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ,  
ਸਕੂਲ ਸਿੱਖਿਆ ਵਿਭਾਗ।


**Annexure - I**

**School wise/class wise/ stream wise/reservation wise break up of seats.**


**(I) Meritorious School, Amritsar, Bathinda, Jalandhar, Ludhiana, Mohali & Patiala (Per School).**




(II) Meritorious School, Ferozepur, Gurdaspur & Sangrur (Pez School).



(III) Meritorious School, Talwara (102581-2023)



**(IV) Meritorious School, Talwara (9<sup>th</sup> class) (50 Seats)****Note**

Open seats, WHH seats and Disabled seats can be filled from government schools affiliated to Punjab School Education Board, Dashmesh Girls Senior Secondary School, Badal; Talwandi Sabo (Distt. Bathinda); Kotla Sultan (Distt. Amritsar) and Adarsh & Modal Schools under PEDB/ PPP Mode only.

**Abbreviation**

WHH- Women Headed Household